



### 28 ਜੂਨ, 2021 ਤੋਂ ਬ੍ਰੈਂਪਟਨ ਟ੍ਰਾਂਜ਼ਿਟ ਸੇਵਾ ਵਿੱਚ ਤਬਦੀਲੀਆਂ

ਬ੍ਰੈਂਪਟਨ, ਓਨਟਾਰੀਓ (17 ਜੂਨ, 2021) – ਇਹ ਯਕੀਨੀ ਬਣਾਉਣ ਲਈ ਕਿ ਸਾਡਾ ਟ੍ਰਾਂਜ਼ਿਟ ਸਿਸਟਮ, ਲੋਕਾਂ ਨੂੰ ਸਿਟੀ ਵਿੱਚ ਚੰਗੀ ਤਰ੍ਹਾਂ ਗਤੀਸ਼ੀਲ ਰੱਖ ਸਕਦਾ ਹੈ, ਸੇਵਾ ਵਿੱਚ ਸੁਧਾਰ ਕਰਨ ਲਈ, 28 ਜੂਨ, 2021 ਤੋਂ ਸ਼ੁਰੂ ਕਰਦੇ ਹੋਏ, ਅਗਲੇ ਨੇਟਿਸ ਤੱਕ ਬ੍ਰੈਂਪਟਨ ਟ੍ਰਾਂਜ਼ਿਟ (Brampton Transit) ਦੇ ਹੇਠਾਂ ਦਿੱਤੇ ਰੂਟ ਸੈਡਿਊਲਾਂ ਵਿੱਚ ਤਬਦੀਲੀ ਕੀਤੀ ਜਾਵੇਗੀ:

- **17 ਹੋਡਨ (17 Howden):** ਕਾਰਜਦਿਨ ਵਾਲੇ ਸੈਡਿਊਲਾਂ ਵਿੱਚ ਤਬਦੀਲੀ ਕੀਤੀ ਗਈ ਹੈ
- **23 ਸੈਂਡਲਵੁੱਡ (23 Sandalwood):** ਕਾਰਜਦਿਨ, ਸ਼ਨੀਵਾਰ ਅਤੇ ਐਤਵਾਰ ਵਾਲੇ ਸੈਡਿਊਲਾਂ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਇਸ ਰੂਟ ਤੇ ਨਵੀਆਂ ਇਲੈਕਟ੍ਰਿਕ ਬੱਸਾਂ (NEW Electric Buses) ਪੇਸ਼ ਕੀਤੀਆਂ ਜਾਣਗੀਆਂ।
- **115 ਪੀਅਰਸਨ ਏਅਰਪੋਰਟ ਐਕਸਪ੍ਰੈਸ (115 Pearson Airport Express):** ਕਾਰਜਦਿਨ, ਸ਼ਨੀਵਾਰ ਅਤੇ ਐਤਵਾਰ ਵਾਲੇ ਸੈਡਿਊਲਾਂ ਵਿੱਚ ਤਬਦੀਲੀ ਕੀਤੀ ਗਈ ਹੈ
- **200-217 ਆਈ-ਰਾਈਡ (200-217 i-Ride) ਸਕੂਲ ਰੂਟਸ** ਅਤੇ 4/4A, 7/7A, 9, 21, 32 ਅਤੇ 57 ਤੇ ਸਕੂਲ ਦੀਆਂ ਵਾਧੂ ਟ੍ਰਿਪਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਕਿਰਪਾ ਕਰਕੇ ਟ੍ਰੈਵਲ ਕਰਨ ਤੋਂ ਪਹਿਲਾਂ ਰੂਟ ਸੈਡਿਊਲ ਦੇਖੋ। ਬ੍ਰੈਮਲੀ (Bramalea), ਬ੍ਰੈਂਪਟਨ ਗੇਟਵੇ (Brampton Gateway) ਅਤੇ ਡਾਉਨਟਾਊਨ (Downtown) ਟਰਮੀਨਲਾਂ ਵਿਖੇ ਟਰਮੀਨਲ ਦੀ ਬਿਲਡਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 9 ਵਜੇ ਤੱਕ ਹੈ। ਟ੍ਰਿਨਿਟੀ ਕੌਮਨ (Trinity Common) ਟਰਮੀਨਲ ਬੰਦ ਰਹੇਗਾ। ਟਰਮੀਨਲਾਂ ਵਿਖੇ ਗਾਹਕ ਸੇਵਾ (Customer Service) ਦੇ ਘੰਟਿਆਂ ਬਾਰੇ ਜਾਣਨ ਲਈ, [www.bramptontransit.com](http://www.bramptontransit.com) ਤੇ ਜਾਓ।

ਸੀਨੀਅਰ ਆਈ.ਡੀ. (Senior ID) ਨਵਿਆਉਣ ਅਰਜ਼ੀਆਂ, ਐਨਲਾਈਨ ਸਵੀਕਾਰ ਕੀਤੀਆਂ ਜਾ ਰਹੀਆਂ ਹਨ। [bramptontransit.com](http://bramptontransit.com) ਤੇ ਜਾਓ ਅਤੇ ਕਿਰਾਏ (Fares) ਭਾਗ ਤੇ ਜਾ ਕੇ, ਨਵਿਆਉਣ ਅਰਜ਼ੀ ਫਾਰਮ ਪੂਰਾ ਕਰੋ। ਤੁਹਾਡਾ ਸੀਨੀਅਰ ਆਈ.ਡੀ. ਕਾਰਡ ਤੁਹਾਨੂੰ ਡਾਕ ਰਾਹੀਂ ਭੇਜ ਦਿੱਤਾ ਜਾਵੇਗਾ।

ਸਾਡੀ ਕਮਿਊਨਿਟੀ ਨੂੰ ਸੁਰੱਖਿਅਤ ਰੱਖਣ ਲਈ ਸਾਡੇ ਸਾਰਿਆਂ ਲਈ ਭੂਮਿਕਾ ਨਿਭਾਉਣਾ ਜ਼ਰੂਰੀ ਹੈ। ਕਿਰਪਾ ਕਰਕੇ ਯਾਦ ਰੱਖੋ:

- ਟਰਮੀਨਲਾਂ ਤੇ ਅਤੇ ਬੱਸਾਂ ਵਿੱਚ ਹੋਣ ਵੇਲੇ ਮਾਸਕ ਪਹਿਨਣਾ ਲਾਜ਼ਮੀ ਹੈ। ਮਾਸਕ ਚੰਗੀ ਤਰ੍ਹਾਂ ਫਿੱਟ ਹੋਣੇ ਚਾਹੀਦੇ ਹਨ ਅਤੇ ਜ਼ਰੂਰੀ ਹੈ ਕਿ ਤੁਹਾਡਾ ਨੱਕ, ਮੂੰਹ ਅਤੇ ਠੋਡੀ ਹਰ ਵੇਲੇ ਢਕੀ ਹੋਈ ਹੋਵੇ।
- ਟਰਮੀਨਲਾਂ ਅਤੇ ਬੱਸ ਸਟੋਪਸ ਤੇ, ਮਾਸਕ ਪਹਿਨ ਕੇ ਵੀ, ਸਰੀਰਕ ਦੂਰੀ ਕਾਇਮ ਰੱਖੋ।
- ਸਫ਼ਰ ਕਰਦੇ ਸਮੇਂ, ਹੈਂਡ ਸੈਨੀਟਾਈਜ਼ਰ ਜਾਂ ਵਾਈਪਸ ਜਿਹੇ, ਖੁਦ ਦੇ ਰੋਗਾਣੂ-ਨਾਸ਼ਕ ਪਦਾਰਥ ਆਪਣੇ ਨਾਲ ਰੱਖੋ ਅਤੇ ਵਾਰ-ਵਾਰ ਆਪਣੇ ਹੱਥ ਧੋਵੋ।
- ਜੇਕਰ ਤੁਸੀਂ ਬੀਮਾਰ ਹੋ, ਤਾਂ ਕਿਰਪਾ ਕਰਕੇ ਟ੍ਰਾਂਜ਼ਿਟ ਤੇ ਸਫ਼ਰ ਕਰਨ ਤੋਂ ਪਰਹੇਜ਼ ਕਰੋ। ਨੇੜਲੀ ਕੋਵਿਡ-19 (COVID-19) ਅਸੈਸਮੈਂਟ ਸਾਈਟ ਵਿਖੇ ਟੈਸਟ ਕਰਵਾਓ ਅਤੇ ਪਬਲਿਕ ਹੈਲਥ ਦੇ ਨਿਰਦੇਸ਼ਾਂ ਦੀ ਪਾਲਣਾ ਕਰੋ।

### ਕੋਵਿਡ-19 ਤੋਂ ਸੁਰੱਖਿਆ ਸਬੰਧੀ ਉਪਾਅ

ਵੱਧ ਵਾਰ ਸਫਾਈ ਅਤੇ ਸੈਨੀਟਾਈਜ਼ ਕਰਨ ਦਾ ਸੈਡਿਊਲ ਪਹਿਲਾਂ ਵਾਂਗ ਹੀ ਪ੍ਰਭਾਵੀ ਰਹੇਗਾ। ਹਰ 48 ਘੰਟਿਆਂ ਵਿੱਚ ਸਾਰੀਆਂ ਠੋਸ ਸਤ੍ਹਾਵਾਂ, ਓਪਰੇਟਰ ਕੰਪਾਰਟਮੈਂਟਸ ਅਤੇ ਸੀਟਾਂ ਨੂੰ ਰੋਗਾਣੂ ਮੁਕਤ ਕਰਨਾ, ਬ੍ਰੈਂਪਟਨ ਟ੍ਰਾਂਜ਼ਿਟ ਦਾ ਟੀਚਾ ਹੈ। ਇਸ ਵੇਲੇ ਜ਼ਿਆਦਾਤਰ ਬੱਸਾਂ ਨੂੰ ਹਰੇਕ 24 ਘੰਟਿਆਂ ਵਿੱਚ ਸੈਨੀਟਾਈਜ਼



ਕੀਤਾ ਜਾ ਰਿਹਾ ਹੈ। ਜਿਹਨਾਂ ਫੈਸਿਲਿਟੀਜ਼ ਅਤੇ ਟਰਮੀਨਲਾਂ ਦੀਆਂ ਠੋਸ ਸਤ੍ਹਾਵਾਂ ਹਨ, ਉਹਨਾਂ ਨੂੰ ਰੋਜ਼ਾਨਾ ਪੂੰਝਿਆ ਜਾ ਰਿਹਾ ਹੈ ਅਤੇ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।

ਪੀਲ ਪਬਲਿਕ ਹੈਲਥ (Peel Public Health) ਦੀ ਸਲਾਹ ਨਾਲ, ਸਵਾਰੀਆਂ ਨੂੰ ਯਾਦ ਕਰਾਇਆ ਜਾਂਦਾ ਹੈ ਕਿ ਬੱਸਾਂ ਤੇ ਅਤੇ ਟਰਮੀਨਲਾਂ ਵਿਖੇ, ਤੁਹਾਡੇ ਨੱਕ, ਮੂੰਹ ਅਤੇ ਠੋਡੀ ਨੂੰ ਢਕਣ ਵਾਲੇ ਗੈਰ-ਮੈਡੀਕਲ ਮਾਸਕ (ਕੱਪੜੇ ਦੇ ਬਣੇ ਸਧਾਰਨ ਮਾਸਕ) ਲਾਜ਼ਮੀ ਹਨ। ਸਿਟੀ ਆਫ ਬ੍ਰੈਂਪਟਨ, ਜੋਖਮਾਂ ਦਾ ਲਗਾਤਾਰ ਨਿਰੀਖਣ ਕਰਨ ਲਈ ਪੀਲ ਪਬਲਿਕ ਹੈਲਥ ਅਤੇ ਬ੍ਰੈਂਪਟਨ ਐਮਰਜੈਂਸੀ ਮੈਨੇਜਮੈਂਟ ਆਫਿਸ (Brampton Emergency Management Office) ਵਿਖੇ ਆਪਣੇ ਭਾਈਵਾਲਾਂ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਨਿਯਮਿਤ ਅੱਪਡੇਟਾਂ ਲਈ [www.brampton.ca/covid19](http://www.brampton.ca/covid19) ਤੇ ਜਾਓ ਅਤੇ ਸੇਵਾ ਅੱਪਡੇਟਾਂ ਲਈ [bramptontransit.com](http://bramptontransit.com) ਤੇ ਜਾਓ ਜਾਂ Twitter ਤੇ [@bramptontransit](https://twitter.com/bramptontransit) ਨੂੰ ਫਾਲੋ ਕਰੋ। ਸਵਾਲ ਸਿੱਧੇ ਬ੍ਰੈਂਪਟਨ ਟ੍ਰਾਂਜ਼ਿਟ ਦੇ ਸੰਪਰਕ ਕੇਂਦਰ ਵਿਖੇ 905.874.2999 ਤੇ ਪੁੱਛੇ ਜਾ ਸਕਦੇ ਹਨ।

-30-

#### ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਿਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | [Monika.Duggal@brampton.ca](mailto:Monika.Duggal@brampton.ca)